

I/29289/2020

I/29286/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ

ਸਿਹਤ ਵਿਭਾਗ ਵੱਲੋਂ ਲਏ ਗਏ 3064 ਸੈਪਲਾਂ ਵਿਚੋਂ 2811 ਸੈਪਲਾਂ ਦੀ ਰਿਪੋਰਟ ਆਈ ਨੈਗੇਟਿਵ, 43 ਪਾਜ਼ਿਟਿਵ ਮਰੀਜ਼ ਠੀਕ ਹੋ ਕੇ ਘਰ ਪਰਤੇ-ਸਿਵਲ ਸਰਜਨ ਕਿਹਾ, ਲੋਕ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਮਾਸਕ ਦੀ ਵਰਤੋਂ ਕਰਨ

ਫਿਰੋਜ਼ਪੁਰ 31 ਮਈ 2020.

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਹੁਣ ਤਕ ਕੁਲ 3064 ਸੈਪਲ ਲਏ ਗਏ ਸਨ, ਜਿਸ ਵਿਚੋਂ 2811 ਸੈਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂ ਕਿ 118 ਸੈਪਲਾਂ ਦੀ ਰਿਪੋਰਟ ਲੈਬੋਰੇਟਰੀ ਵਿੱਚ ਪੈਂਡਿੰਗ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਿਰੋਜ਼ਪੁਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸੈਪਲ ਟੈਸਟਿੰਗ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਕੁਲ 3064 ਸੈਪਲ ਇਕੱਠੇ ਕੀਤੇ ਗਏ ਸਨ। ਹਾਸਲ ਹੋਏ ਨਤੀਜਿਆਂ ਦੇ ਮੁਤਾਬਿਕ 2811 ਸੈਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਸੈਪਲਾਂ ਵਿਚੋਂ ਕੁੱਲ 92 ਸੈਪਲ ਰਪੀਟ ਕੀਤੇ ਗਏ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਕੁਲ 43 ਪਾਜ਼ਿਟਿਵ ਮਰੀਜ਼ ਪਾਏ ਗਏ ਸਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਤੋਂ ਬਾਅਦ ਤੰਦਰੁਸਤ ਹੋਣ ਤੇ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ ਹਸਪਤਾਲ ਵਿੱਚ ਇਕ ਵੀ ਪਾਜ਼ਿਟਿਵ ਕੇਸ ਨਹੀਂ ਹੈ। ਕੁਝ ਸੈਪਲਾਂ ਨੂੰ ਦੋਬਾਰਾ ਭੇਜਿਆ ਗਿਆ ਹੈ।

ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸੰਕਟ ਦੀ ਇਸ ਘੜੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਇਸ ਜੰਗ ਨੂੰ ਜਿੱਤਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਵਾਇਰਸ ਦੇ ਖਿਲਾਫ ਇਸ ਲੜਾਈ ਨੂੰ ਕੁਝ ਨਿਯਮ ਅਪਣਾ ਕੇ ਜਿੱਤ ਸਕਦੇ ਹੈ, ਜਿਸ ਵਿੱਚ ਸਮਾਜਿਕ ਦੂਰੀ, ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣਾ ਅਤੇ ਸਫਾਈ ਬਣਾਈ ਰੱਖਣਾ ਸ਼ਾਮਿਲ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮਾਸਕ ਦੀ ਵਰਤੋਂ ਕੀਤੀ ਜਾਵੇ।